

Sri Guru Granth Sahib

Displaying 136 of

ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥

Kaam Karodhh N Moheesai Binasai Lobh Suan ||

Sexual desire and anger shall not seduce you, and the dog of greed shall depart.

ਮਾਝ ਬਾਰਹਮਾਹਾ (ਮਃ ੫) (੧੨):੪ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧

Raag Maajh Guru Arjan Dev

ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥

Sachai Maarag Chaladhiaa Ousathath Karae Jehaan ||

Those who walk on the Path of Truth shall be praised throughout the world.

ਮਾਝ ਬਾਰਹਮਾਹਾ (ਮਃ ੫) (੧੨):੫ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧

Raag Maajh Guru Arjan Dev

ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥

Athasath Theerathh Sagal Punn Jee Dhaeiaa Paravaan ||

Be kind to all beings-this is more meritorious than bathing at the sixty-eight sacred shrines of pilgrimage and the giving of charity.

ਮਾਝ ਬਾਰਹਮਾਹਾ (ਮਃ ੫) (੧੨):੬ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੨

Raag Maajh Guru Arjan Dev

ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥

Jis No Dhaevai Dhaeiaa Kar Soee Purakh Sujaan ||

That person, upon whom the Lord bestows His Mercy, is a wise person.

ਮਾਝ ਬਾਰਹਮਾਹਾ (ਮਃ ੫) (੧੨):੭ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੨

Raag Maajh Guru Arjan Dev

ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥

Jinaa Miliaa Prabh Aapanaa Naanak Thin Kurabaan ||

Nanak is a sacrifice to those who have merged with God.

ਮਾਝ ਬਾਰਹਮਾਹਾ (ਮਃ ੫) (੧੨):੮ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੩

Raag Maajh Guru Arjan Dev

ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥

Maagh Suchae Sae Kaandteeahi Jin Pooraa Gur Miharavaan ||12||

In Maagh, they alone are known as true, unto whom the Perfect Guru is Merciful. ||12||

ਮਾਝ ਬਾਰਹਮਾਹਾ (ਮਃ ੫) (੧੨):੯ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੩

Raag Maajh Guru Arjan Dev

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥

Falagun Anandh Oupaarajanaa Har Sajan Pragattae Aae ||

In the month of Phalgun, bliss comes to those, unto whom the Lord, the Friend, has been revealed.

ਮਾਝ ਬਾਰਹਮਾਹਾ (ਮਃ ੫) (੧੩):੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੪

Raag Maajh Guru Arjan Dev

ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥

Santh Sehaaee Raam Kae Kar Kirapaa Dheaaa Milaae ||

The Saints, the Lord's helpers, in their mercy, have united me with Him.

ਮਾਝ ਬਾਰਹਮਾਹਾ (ਮਃ ੫) (੧੩):੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੪

Raag Maajh Guru Arjan Dev

ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥

Saej Suhaavee Sarab Sukh Hun Dhukhaa Naahee Jaae ||

My bed is beautiful, and I have all comforts. I feel no sadness at all.

ਮਾਝ ਬਾਰਹਮਾਹਾ (ਮਃ ੫) (੧੩):੩ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੫

Raag Maajh Guru Arjan Dev

ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥

Eishh Pune Vaddabhaaganeer Var Paaeiaa Har Raae ||

My desires have been fulfilled-by great good fortune, I have obtained the Sovereign Lord as my Husband.

ਮਾਝ ਬਾਰਹਮਾਹਾ (ਮਃ ੫) (੧੩):੪ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੫

Raag Maajh Guru Arjan Dev

ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥

Mil Seheaaa Mangal Gaavehee Geeth Govindh Alaae ||

Join with me, my sisters, and sing the songs of rejoicing and the Hymns of the Lord of the Universe.

ਮਾਝ ਬਾਰਹਮਾਹਾ (ਮਃ ੫) (੧੩):੫ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੬

Raag Maajh Guru Arjan Dev

ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥

Har Jaehaa Avar N Dhisee Koe Dhoojaa Lavai N Laae ||

There is no other like the Lord-there is no equal to Him.

ਮਾਝ ਬਾਰਹਮਾਹਾ (ਮਃ ੫) (੧੩):੬ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੬

Raag Maajh Guru Arjan Dev

ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥

Halath Palath Savaarioun Nihachal Dhitheean Jaae ||

He embellishes this world and the world hereafter, and He gives us our permanent home there.

ਮਾਝ ਬਾਰਹਮਾਹਾ (ਮਃ ੫) (੧੩):੭ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੭

Raag Maajh Guru Arjan Dev

ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥

Sansaar Saagar Thae Rakhian Bahurr N Janamai Dhhaae ||

He rescues us from the world-ocean; never again do we have to run the cycle of reincarnation.

ਮਾਝ ਬਾਰਹਮਾਹਾ (ਮਃ ੫) (੧੩):੮ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੭

Raag Maajh Guru Arjan Dev

ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥

Jihavaa Eaek Anaek Gun Tharae Naanak Charanee Paae ||

I have only one tongue, but Your Glorious Virtues are beyond counting. Nanak is saved, falling at Your Feet.

ਮਾਝ ਬਾਰਹਮਾਹਾ (ਮਃ ੫) (੧੩):੯ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੮

Raag Maajh Guru Arjan Dev

ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥

Falagun Nith Salaahaeai Jis No Thil N Thamaae ||13||

In Phalgun, praise Him continually; He has not even an iota of greed. ||13||

ਮਾਝ ਬਾਰਹਮਾਹਾ (ਮਃ ੫) (੧੩):੧੦ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੮

Raag Maajh Guru Arjan Dev

ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥

Jin Jin Naam Dhhaaeiaa Thin Kae Kaaj Sarae ||

Those who meditate on the Naam, the Name of the Lord-their affairs are all resolved.

ਮਾਝ ਬਾਰਹਮਾਹਾ (ਮਃ ੫) (੧੪):੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੯

Raag Maajh Guru Arjan Dev

ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥

Har Gur Pooraa Aaraadhhaiaa Dharageh Sach Kharae ||

Those who meditate on the Perfect Guru, the Lord-Incarnate-they are judged true in the Court of the Lord.

ਮਾਝ ਬਾਰਹਮਾਹਾ (ਮਃ ੫) (੧੪):੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੦

Raag Maajh Guru Arjan Dev

ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥

Sarab Sukhaa Nidhh Charan Har Bhoujal Bikham Tharae ||

The Lord's Feet are the Treasure of all peace and comfort for them; they cross over the terrifying and treacherous world-ocean.

ਮਾਝ ਬਾਰਹਮਾਹਾ (ਮਃ ੫) (੧੪):੩ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੦
Raag Maajh Guru Arjan Dev

ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥

Praem Bhagath Thin Paaeeaa Bikhiaa Naahi Jarai ||

They obtain love and devotion, and they do not burn in corruption.

ਮਾਝ ਬਾਰਹਮਾਹਾ (ਮਃ ੫) (੧੪):੪ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੧
Raag Maajh Guru Arjan Dev

ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥

Koorr Geae Dhubidhhaa Nasee Pooran Sach Bharae ||

Falsehood has vanished, duality has been erased, and they are totally overflowing with Truth.

ਮਾਝ ਬਾਰਹਮਾਹਾ (ਮਃ ੫) (੧੪):੫ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੧
Raag Maajh Guru Arjan Dev

ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥

Paarabreham Prabh Saevadhae Man Andhar Eaek Dharae ||

They serve the Supreme Lord God, and enshrine the One Lord within their minds.

ਮਾਝ ਬਾਰਹਮਾਹਾ (ਮਃ ੫) (੧੪):੬ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੧
Raag Maajh Guru Arjan Dev

ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥

Maah Dhivas Moorath Bhalae Jis Ko Nadhar Karae ||

The months, the days, and the moments are auspicious, for those upon whom the Lord casts His Glance of Grace.

ਮਾਝ ਬਾਰਹਮਾਹਾ (ਮਃ ੫) (੧੪):੭ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੨
Raag Maajh Guru Arjan Dev

ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥

Naanak Mangai Dharas Dhaan Kirapaa Karahu Harae ||14||1||

Nanak begs for the blessing of Your Vision, O Lord. Please, shower Your Mercy upon me! ||14||1||

ਮਾਝ ਬਾਰਹਮਾਹਾ (ਮਃ ੫) (੧੪):੮ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੨
Raag Maajh Guru Arjan Dev

ਮਾਝ ਮਹਲਾ ੫ ਦਿਨ ਰੈਣਿ

Maajh Mehalaa 5 Dhin Raini

Maajh, Fifth Mehl: Day And Night:

ਮਾਝ ਦਿਨ ਰੈਣਿ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੩੬

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਮਾਝ ਦਿਨ ਰੈਣਿ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੩੬

ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥

Saevee Sathigur Aapanaa Har Simaree Dhin Sabh Rain ||

I serve my True Guru, and meditate on Him all day and night.

ਮਾਝ ਦਿਨ ਰੈਣਿ (ਮਃ ੫) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੬ ਪੰ. ੧੫

Raag Maajh Guru Arjan Dev

ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥

Aap Thiaag Saranee Pavaan Mukh Bolee Mitharrae Vain ||

Renouncing selfishness and conceit, I seek His Sanctuary, and speak sweet words to Him.

ਮਾਝ ਦਿਨ ਰੈਣਿ (ਮਃ ੫) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੬ ਪੰ. ੧੫

Raag Maajh Guru Arjan Dev

ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥

Janam Janam Kaa Vishhurriaa Har Maelahu Sajan Sain ||

Through countless lifetimes and incarnations, I was separated from Him. O Lord, you are my Friend and Companion-please unite me with Yourself.

ਮਾਝ ਦਿਨ ਰੈਣਿ (ਮਃ ੫) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੬ ਪੰ. ੧੬

Raag Maajh Guru Arjan Dev

ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥

Jo Jeea Har Thae Vishhurrae Sae Sukh N Vasan Bhain ||

Those who are separated from the Lord do not dwell in peace, O sister.

ਮਾਝ ਦਿਨ ਰੈਣਿ (ਮਃ ੫) ੧:੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੬ ਪੰ. ੧੬

Raag Maajh Guru Arjan Dev

ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥

Har Pir Bin Chain N Paaeeai Khoj Ddithae Sabh Gain ||

Without their Husband Lord, they find no comfort. I have searched and seen all realms.

ਮਾਝ ਦਿਨ ਰੈਣਿ (ਮਃ ੫) ੧:੫ - ਗੁਰੂ ਗ੍ਰੰਥ ਸਾਹਿਬ : ਅੰਗ ੧੩੬ ਪੰ. ੧੬

Raag Maajh Guru Arjan Dev

ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥

Aap Kamaanai Vishhurree Dhos N Kaahoo Dhaen ||

My own evil actions have kept me separate from Him; why should I accuse anyone else?

ਮਾਝ ਦਿਨ ਰੈਣਿ (ਮਃ ੫) ੧:੬ - ਗੁਰੂ ਗ੍ਰੰਥ ਸਾਹਿਬ : ਅੰਗ ੧੩੬ ਪੰ. ੧੭

Raag Maajh Guru Arjan Dev

ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥

Kar Kirapaa Prabh Raakh Laehu Hor Naahee Karan Karaen ||

Bestow Your Mercy, God, and save me! No one else can bestow Your Mercy.

ਮਾਝ ਦਿਨ ਰੈਣਿ (ਮਃ ੫) ੧:੭ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੭

Raag Maajh Guru Arjan Dev

ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥

Har Thudhh Vin Khaakoo Roolanaa Keheeai Kithhai Vain ||

Without You, Lord, we roll around in the dust. Unto whom should we utter our cries of distress?

ਮਾਝ ਦਿਨ ਰੈਣਿ (ਮਃ ੫) ੧:੮ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੮

Raag Maajh Guru Arjan Dev

ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥

Naanak Kee Baenanthheaaa Har Surajan Dhaekhaa Nain ||1||

This is Nanak's prayer: "May my eyes behold the Lord, the Angelic Being."||1||

ਮਾਝ ਦਿਨ ਰੈਣਿ (ਮਃ ੫) ੧:੯ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੮

Raag Maajh Guru Arjan Dev

ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥

Jeea Kee Birathhaa So Sunae Har Sanmrithh Purakh Apaar ||

The Lord hears the anguish of the soul; He is the All-powerful and Infinite Primal Being.

ਮਾਝ ਦਿਨ ਰੈਣਿ (ਮਃ ੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੯

Raag Maajh Guru Arjan Dev

ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ ॥

Maran Jeevan Aaraadhhananaa Sabhananaa Kaa Aadhaaar ||

In death and in life, worship and adore the Lord, the Support of all.

ਮਾਝ ਦਿਨ ਰੈਣਿ (ਮਃ ੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੬ ਪੰ. ੧੯

Raag Maajh Guru Arjan Dev